



ਐਲੀਮੈਂਟਰੀ ਸਕੂਲ ਦੀ ਉਮਰ ਦੇ ਬੱਚੇ ਅਤੇ ਉਨ੍ਹਾਂ ਦੀ ਨਜ਼ਰ

Elementary School Age Children and Their Vision

ਬੱਚਿਆਂ ਦੀ ਨਜ਼ਰ ਦਾ ਵਿਕਾਸ ਉਨ੍ਹਾਂ ਦੇ ਲਗਭਗ 8 ਸਾਲ ਦਾ ਹੋਣ ਤੱਕ ਜਾਰੀ ਰਹਿੰਦਾ ਹੈ। ਉਸ ਉਮਰ ਤੋਂ ਬਾਅਦ, ਨਜ਼ਰ ਦਾ ਵਿਕਾਸ ਪੂਰਾ ਹੋ ਜਾਂਦਾ ਹੈ ਅਤੇ ਉਸ ਨੂੰ ਅਸਾਨੀ ਦੇ ਨਾਲ ਠੀਕ ਨਹੀਂ ਕੀਤਾ ਜਾ ਸਕਦਾ।

ਕੀ ਮੇਰੇ ਬੱਚੇ ਦਾ ਨਜ਼ਰ ਦਾ ਟੈਸਟ ਹੋਣਾ ਚਾਹੀਦਾ ਹੈ?

ਸੰਭਵ ਹੈ ਕਿ ਬੱਚਿਆਂ ਨੂੰ ਪਤਾ ਨਾ ਹੋਏ ਕਿ ਉਨ੍ਹਾਂ ਨੂੰ ਨਜ਼ਰ ਸੰਬੰਧੀ ਸਮੱਸਿਆ ਹੈ। ਬੱਚੇ ਦੀ ਨਜ਼ਰ ਵਿੱਚ ਤਬਦੀਲੀਆਂ ਬਹੁਤ ਹੌਲੀ ਹੁੰਦੀਆਂ ਹਨ। ਬੱਚਾ ਸੋਚ ਸਕਦਾ ਹੈ ਕਿ ਹਰ ਕਿਸੇ ਨੂੰ ਉਸੀ ਦੀ ਤਰ੍ਹਾਂ ਹੀ ਦਿਖਾਈ ਦਿੰਦਾ ਹੈ, ਖਾਸ ਕਰਕੇ ਜੇ ਬੱਚੇ ਦੀ ਦੂਰ ਦੀ ਨਜ਼ਰ ਕਮਜ਼ੋਰ (ਮਯੋਪੀਆ - myopia) ਹੋ ਜਾਏ ਅਤੇ ਦੂਰ ਦੀਆਂ ਚੀਜ਼ਾਂ ਧੁੰਦਲੀਆਂ ਦਿਖਾਈ ਦੇਣ।

ਨਜ਼ਰ ਦੀਆਂ ਸਮੱਸਿਆਵਾਂ ਦਾ ਅਕਸਰ ਪਰਿਵਾਰਕ ਇਤਿਹਾਸ ਹੁੰਦਾ ਹੈ। ਜੇ ਤੁਹਾਨੂੰ ਆਪਣੇ ਪਰਿਵਾਰ ਵਿੱਚ ਨਜ਼ਰ ਦੀਆਂ ਸਮੱਸਿਆਵਾਂ ਬਾਰੇ ਪਤਾ ਹੈ, ਤਾਂ ਤੁਹਾਡੇ ਬੱਚੇ ਦੀਆਂ ਅੱਖਾਂ ਦੀ ਜਾਂਚ ਅੱਖਾਂ ਦੇ ਡਾਕਟਰ (ਅੱਪਟੋਮੀਟਰਿਸਟ (optometrist) ਜਾਂ ਅੱਪਥੈਲਮੋਲੋਜਿਸਟ (ophthalmologist)) ਦੁਆਰਾ ਕੀਤੀ ਜਾਣੀ ਚਾਹੀਦੀ ਹੈ, ਖਾਸ ਕਰਕੇ ਜੇ ਤੁਸੀਂ ਚਿੰਤਾ ਵਾਲੀ ਕੋਈ ਗੱਲ ਦੇਖਦੇ ਹੋ।

ਜੇ ਸ਼ੁਰੂ ਵਿੱਚ ਉਨ੍ਹਾਂ ਦਾ ਇਲਾਜ ਨਾ ਕੀਤਾ ਜਾਏ ਤਾਂ ਕਈ ਸਮੱਸਿਆਵਾਂ ਦਾ ਨਤੀਜਾ ਨਜ਼ਰ ਦਾ ਸਥਾਈ ਨੁਕਸਾਨ ਹੋ ਸਕਦਾ ਹੈ:

- ਭੈਂਗਾਪਣ** (ਸਟ੍ਰੈਬਿਸਮਸ - strabismus) ਅਜਿਹੀ ਅਵਸਥਾ ਹੈ ਜਿਥੇ ਅੱਖ ਦੀਆਂ ਮਾਸਪੇਸ਼ੀਆਂ ਇੱਕ ਜਾਂ ਦੋਵੇਂ ਅੱਖਾਂ ਨੂੰ ਗਲਤ ਦਿਸਾ ਵਲ ਦੇਖਣ ਲਈ ਮੌਜੂਦ ਦਿੰਦੀਆਂ ਹਨ
- ਸੁਸਤ ਅੱਖ** (Lazy eye) (ਐਂਬਲੀਓਪੀਆ - amblyopia) ਅਜਿਹੀ ਅਵਸਥਾ ਹੈ ਜਿਥੇ ਇੱਕ ਅੱਖ ਦੂਸਰੀ ਅੱਖ ਨਾਲੋਂ ਕਮਜ਼ੋਰ ਹੁੰਦੀ ਹੈ। ਬੱਚੇ ਦਾ ਦਿਮਾਗ ਕਮਜ਼ੋਰ ਅੱਖ ਨੂੰ ਨਜ਼ਰਅੰਦਾਜ਼ ਕਰਦਾ ਹੈ ਅਤੇ ਦੇਖਣ ਲਈ ਪ੍ਰਬਲ ਅੱਖ ਵਰਤਦਾ ਹੈ। ਜੇ ਇਲਾਜ ਨਾ ਕੀਤਾ ਜਾਏ, ਤਾਂ ਬੱਚੇ ਦਾ ਦਿਮਾਗ ਠੀਕ ਅੱਖ ਵਿੱਚ ਸਪਸ਼ਟ ਤਸਵੀਰ ਅਤੇ ਕਮਜ਼ੋਰ ਅੱਖ ਵਿੱਚ ਧੁੰਦਲੀ ਤਸਵੀਰ ਬਣਾਉਂਦਾ ਹੈ

ਨਜ਼ਰ ਦੀਆਂ ਕੁਝ ਸਮੱਸਿਆਵਾਂ ਅਤੇ ਉਨ੍ਹਾਂ ਦੇ ਲੱਛਣ ਕੀ ਹਨ?

ਜੇ ਤੁਸੀਂ ਇੰਨ੍ਹਾਂ ਵਿੱਚੋਂ ਕੋਈ ਵੀ ਚਿੰਨ੍ਹ ਜਾਂ ਲੱਛਣ ਦੇਖਦੇ ਹੋ, ਤਾਂ ਤੁਹਾਡੇ ਬੱਚੇ ਨੂੰ ਤੁਹਾਡੇ ਪਰਿਵਾਰਕ ਸਿਹਤ ਸੰਭਾਲ ਪ੍ਰਦਾਤਾ ਜਾਂ ਅੱਖਾਂ ਦੇ ਡਾਕਟਰ ਕੋਲ ਜਾਣਾ ਚਾਹੀਦਾ ਹੈ:

- ਪੁੰਦਲੀ ਨਜ਼ਰ

- ਸਿਰਦਰਦ
- ਅੱਖਾਂ ਵਿੱਚ ਲਾਲੀ, ਖਾਰਸ਼ ਜਾਂ ਪਾਣੀ ਵੱਗਣਾ
- ਭੈਂਗਾਪਣ ਜਾਂ ਅੱਖਾਂ ਮੱਲਣਾ
- ਅੱਖਾਂ ਬਹੁਤ ਜਿਆਦਾ ਝੱਪਕਣਾ
- ਛੋਟੀਆਂ ਵਸਤੂਆਂ ਨੂੰ ਲੱਭਣ ਜਾਂ ਚੁੱਕਣ ਵਿੱਚ ਮੁਸ਼ਕਲ
- ਇੱਕ ਅੱਖ ਨੂੰ ਢੱਕਣਾ ਜਾਂ ਬੰਦ ਕਰਨਾ
- ਛਿਲਕਦੀ ਹੋਈ ਉਪਰਲੀ ਪਲਕ
- ਸਿਰ ਨੂੰ ਅਸਧਾਰਨ ਅਵਸਥਾ ਵਿੱਚ ਮੌਜੂਦਨਾ ਜਾਂ ਰੱਖਣਾ
- ਵਸਤੂਆਂ ਨੂੰ ਬਹੁਤ ਜਿਆਦਾ ਨੇੜੇ ਪਕੜਨਾ
- ਅੱਖਾਂ ਕਰਾਸ ਕੀਤੀਆਂ ਹੋਈਆਂ ਜਾਂ ਮੁੜੀਆਂ ਹੋਈਆਂ ਪ੍ਰਤੀਤ ਹੁੰਦੀਆਂ ਹਨ
- ਬਹੁਤ ਨਜ਼ਦੀਕ ਤੋਂ ਚੀਜ਼ਾਂ ਪੜ੍ਹਨਾ ਜਾਂ ਟੀ.ਵੀ ਦੇਖਣਾ
- ਅਜਿਹੀਆਂ ਗਤੀਵਿਧੀਆਂ ਤੋਂ ਬਚਣਾ ਜਿੰਨ੍ਹਾਂ ਵਿੱਚ ਦੂਰ ਦੀ ਨਜ਼ਰ ਦੀ ਲੋੜ ਹੋਏ
- ਫੋਕਸ ਕਰਨ ਜਾਂ ਨਜ਼ਰਾਂ ਮਿਲਾਉਣ ਵਿੱਚ ਪਰੋਸ਼ਾਨੀ
- ਵਸਤੂਆਂ ਜਾਂ ਲੋਕਾਂ ਦਾ ਪਿੱਛਾ ਕਰਨ ਵਿੱਚ ਮੁਸ਼ਕਲ
- ਸ਼ੁਕੂਲ ਵਿੱਚ ਮਾੜਾ ਪ੍ਰਦਰਸ਼ਨ ਜਾਂ ਧਿਆਨ ਕੇਂਦਰਿਤ ਕਰਨ ਵਿੱਚ ਕਮੀ
- ਸਰੀਰਕ ਗਤੀਵਿਧੀਆਂ ਵਿੱਚ ਤਾਲਮੇਲ ਦੀ ਕਮੀ ਜਾਂ ਬੇਦੰਗਾਪਨ

ਮੈਂ ਆਪਣੇ ਬੱਚੇ ਲਈ ਅੱਖਾਂ ਦੀਆਂ ਸੱਟਾਂ ਨੂੰ ਰੋਕਣ ਵਿੱਚ ਕਿਵੇਂ ਸਹਾਇਤਾ ਕਰ ਸਕਦਾ/ਦੀ ਹਾਂ?

ਤੁਸੀਂ ਬੱਚਿਆਂ ਲਈ ਅੱਖਾਂ ਦੀਆਂ ਸੱਟਾਂ ਰੋਕ ਸਕਦੇ ਹੋ ਅਤੇ ਅੱਖਾਂ ਦੀ ਸੁਰੱਖਿਆ ਵਧਾ ਸਕਦੇ ਹੋ।

- ਬੱਚਿਆਂ ਨੂੰ ਖਿੱਡਣਿਆਂ ਅਤੇ ਖੇਡਾਂ ਦੇ ਨਾਲ ਸੁਰੱਖਿਅਤ ਢੰਗ ਨਾਲ ਖੇਡਣਾ ਸਿਖਾਓ
- ਨਜ਼ਦੀਕ ਦੀਆਂ ਗਤੀਵਿਧੀਆਂ ਜਿਵੇਂ ਕਿ ਕੰਮਪਿਊਟਰ ਵਰਤਣ ਵੇਲੇ, ਵੀਡੀਓ ਗੇਮਾਂ ਖੇਲਣ ਸਮੇਂ, ਜਾਂ ਟੈਲੀਵਿਜ਼ਨ ਦੇਖਣ ਵੇਲੇ ਅੱਖਾਂ ਤੇ ਜ਼ੋਰ ਪਾਉਣ ਤੋਂ ਬਚਣ ਲਈ ਅਰਾਮ ਲਈ ਬੇਕਾਂ ਲਓ। ਇਹ ਗਤੀਵਿਧੀਆਂ ਅੱਖਾਂ ਝਪਕਣ ਦੇ ਸੁਭਾਵਿਕ ਪ੍ਰਤੀਕਿਰਿਆ ਨੂੰ ਘਟਾ ਸਕਦੀਆਂ ਹਨ ਅਤੇ ਜਲਣ ਵਾਲੀਆਂ, ਲਾਲ, ਜਾਂ ਖੁਸ਼ਕ ਅੱਖਾਂ ਦਾ ਕਾਰਨ ਬਣ ਸਕਦੀਆਂ ਹਨ
- ਹੋਮਵਰਕ ਲਈ ਅਜਿਹਾ ਖੇਤਰ ਮੁਹੱਈਆ ਕਰੋ ਜਿਥੇ ਰੋਸ਼ਨੀ ਸਮਾਨ ਹੋਏ ਅਤੇ ਚਮਕ ਜਾਂ ਪ੍ਰਤੀਬਿੰਬ ਨਾ ਹੋਣ। ਬੱਚਿਆਂ ਨੂੰ

ਪੜ੍ਹੁੱਨ ਸਮੇਂ ਅੱਖਾਂ ਨੂੰ ਅਰਾਮ ਦੇਣ ਲਈ ਨਿਯਮਿਤ ਬ੍ਰੋਕਾਂ ਲੈਣੀਆਂ ਚਾਹੀਦੀਆਂ ਹਨ

- ਬੱਚਿਆਂ ਨੂੰ ਸਿਖਾਓ ਕਿ ਉਹ ਧਾਰਦਾਰ ਵਸਤੂਆਂ ਚੁੱਕ ਕੇ ਤੁਰਨ ਜਾਂ ਦੌੜਨ ਨਾ। ਵਸਤੂਆਂ, ਜਿਵੇਂ ਕਿ ਪੈਂਸਿਲਾਂ, ਚਾਬੀਆਂ, ਛੱਡਰੀਆਂ, ਕੈਚੀਆਂ, ਲੋਲੀਪਾਪ ਦੀਆਂ ਡੰਡੀਆਂ, ਕੱਚੀ ਸਪੇਗੈਟੀ, ਪੀਣ ਵਾਲੇ ਸਟਰਾਅ ਜਾਂ ਤਾਰ ਦੇ ਟੁਕੜੇ, ਅੱਖਾਂ ਦੀ ਸੱਟ ਦਾ ਕਾਰਨ ਹੋ ਸਕਦੇ ਹਨ
- ਬੱਚਿਆਂ ਨੂੰ ਟੈਲੀਵਿਜ਼ਨ ਦੀ ਸਕੀਨ ਤੋਂ ਘੱਟੋਂ ਘੱਟ 3 ਮੀਟਰ (8 ਤੋਂ 10 ਫੁੱਟ) ਦੂਰ ਬੈਠਣਾ ਸਿਖਾਓ। ਟੈਲੀਵਿਜ਼ਨ ਨੂੰ ਅਜਿਹੀ ਥਾਂ ਤੇ ਰੱਖੋ ਜੋ ਚਮਕ ਨੂੰ ਘਟਾਉਂਦਾ ਹੈ ਜਾਂ ਮੱਧਮ ਰੌਸ਼ਨੀ ਵਰਤੋ

ਪੁੱਧ ਵਾਲੀਆਂ ਐਨਕਾਂ ਅਤੇ ਸੁਰੱਖਿਆ ਦੀਆਂ ਦੂਸਰੀਆਂ ਕਿਸਮਾਂ ਪਹਿਨਣ ਬਾਰੇ ਕੀ?

ਸੂਰਜ ਦੀਆਂ ਅਲਟਰਾਵਾਇਲੈਟ (ਯੂਵੀ) ਕਿਰਨਾਂ ਅੱਖਾਂ ਨੂੰ ਵਿਕਰਿਤ ਕਰਨ ਦੇ ਨਾਲ ਨਾਲ ਚਮੜੀ ਨੂੰ ਵੀ ਨੁਕਸਾਨ ਪਹੁੰਚਾ ਸਕਦੀਆਂ ਹਨ।

ਬੱਚਿਆਂ ਅਤੇ ਬਾਲਗਾਂ ਲਈ ਪੁੱਧ ਦੀਆਂ ਐਨਕਾਂ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਅੱਖਾਂ ਦੀ ਰੱਖਿਆ ਕਰਨ ਲਈ ਪੁੱਧ ਦੀਆਂ ਐਨਕਾਂ:

- ਦੇ ਸ਼ੀਸੇ ਵੱਡੇ ਹੋਣੇ ਚਾਹੀਦੇ ਹਨ ਅਤੇ ਇਸ ਤਰ੍ਹਾਂ ਬਣੀਆਂ ਹੋਣੀਆਂ ਚਾਹੀਦੀਆਂ ਹਨ ਕਿ ਅੱਖਾਂ ਚੰਗੀ ਤਰ੍ਹਾਂ ਢੱਕੀਆਂ ਜਾਣ ਚੰਗੀ ਤਰ੍ਹਾਂ ਫਿਟ ਅਤੇ ਅਰਾਮਦਾਇਕ ਹੋਣੀਆਂ ਚਾਹੀਦੀਆਂ ਹਨ
- ਤੇ 99 ਤੋਂ 100 ਪ੍ਰਤੀਸ਼ਤ ਯੂਵੀਏ ਅਤੇ ਯੂਵੀਬੀ ਸੁਰੱਖਿਆ ਦੇ ਲੇਬਲ ਲਗੇ ਹੋਣੇ ਚਾਹੀਦੇ ਹਨ
- ਕੋਈ ਤਾਰ ਜਾਂ ਧਾਗਾ ਨਾ ਲਗਿਆ ਹੋਏ। ਤਾਰ ਅਤੇ ਧਾਗੇ ਵਰਗੀਆਂ ਚੀਜ਼ਾਂ ਦੀ ਸਿਫਾਰਸ਼ ਗਲਾ ਗੁਟੇ ਜਾਣ ਦੇ ਖਤਰੇ ਕਾਰਨ ਨਹੀਂ ਕੀਤੀ ਜਾਂਦੀ। ਜੇ ਕੋਈ ਤਾਰ ਜਾਂ ਧਾਗਾ ਵਰਤਿਆ ਜਾਂਦਾ ਹੈ ਤਾਂ ਉਹ ਖਿੱਚੋ ਜਾਣ ਤੇ ਅਸਾਨੀ ਨਾਲ ਉਤਰ ਜਾਣਾ ਚਾਹੀਦਾ ਹੈ

ਜੇ ਤੁਹਾਡਾ ਬੱਚਾ ਨਜ਼ਰ ਵਾਲੇ ਲੈਂਸ ਜਾਂ ਐਨਕਾਂ ਲਗਾਉਂਦਾ ਹੈ, ਤਾਂ ਯਕੀਨੀ ਬਣਾਓ ਕਿ ਉਨ੍ਹਾਂ ਵਿੱਚ ਯੂਵੀ ਸੁਰੱਖਿਆ ਹੈ। ਚਿਹਰੇ ਅਤੇ ਅੱਖਾਂ ਤੇ ਛਾਂ ਕਰਨ ਵਾਲੀਆਂ ਟੋਪੀਆਂ ਸੂਰਜ ਤੋਂ ਬਿਹਤਰ ਸੁਰੱਖਿਆ ਕਰ ਸਕਦੀਆਂ ਹਨ। ਬੱਚਿਆਂ ਲਈ ਐਨਕਾਂ ਦੀ ਬਜਾਏ ਟੋਪੀਆਂ ਲਗਾਏ ਰੱਖਣਾ ਜਿਆਦਾ ਅਸਾਨ ਹੋ ਸਕਦਾ ਹੈ। ਪੁੱਧ ਵਿੱਚ ਖੇਡਣ ਦੌਰਾਨ ਬੱਚਿਆਂ ਦੀ ਚਮੜੀ ਨੂੰ ਪੁੱਧ ਤੋਂ ਝੁਲਸਣ ਅਤੇ ਉਨ੍ਹਾਂ ਦੀ ਨਜ਼ਰ ਨੂੰ ਨੁਕਸਾਨ ਤੋਂ ਬਚਾਉਣ ਲਈ ਟੋਪੀਆਂ ਪਾਉਣੀਆਂ ਚਾਹੀਦੀਆਂ ਹਨ।

ਕੀ ਹੋ ਸਕਦਾ ਹੈ ਕਿ ਮੇਰੇ ਬੱਚੇ ਨੂੰ ਕਈ ਰੰਗ ਦਿਖਾਈ ਨਾ ਦਿੰਦੇ ਹੋਣਾ?

ਕੁਝ ਬੱਚਿਆਂ, ਮੁੰਡੇ ਅਕਸਰ ਕੁੜੀਆਂ ਨਾਲੋਂ ਜਿਆਦਾ, ਨੂੰ ਕੁਝ ਖਾਸ ਰੰਗ ਦੇਖਣ ਵਿੱਚ ਮੁਸ਼ਕਲ ਹੁੰਦੀ ਹੈ। ਉਹ ਰੰਗ ਦੇਖ ਸਕਦੇ ਹਨ, ਪਰ ਉਨ੍ਹਾਂ ਨੂੰ ਕੁਝ ਰੰਗ ਪਛਾਣਨ ਵਿੱਚ ਮੁਸ਼ਕਲ ਹੋ ਸਕਦੀ ਹੈ। ਕੁਝ ਰੰਗ ਇੱਕੋ ਜਿਹੇ ਲਗ ਸਕਦੇ ਹਨ ਅਤੇ ਉਨ੍ਹਾਂ ਨੂੰ ਅੱਡ ਦੱਸਣਾ ਜਿਆਦਾ ਮੁਸ਼ਕਲ ਹੋ ਸਕਦਾ ਹੈ ਜਿਵੇਂ ਕਿ ਸਲੇਟੀ (grey) ਅਤੇ ਬੈਂਗਣੀ (purple) ਰੰਗਾਂ ਦੇ ਵਿੱਚ ਦਾ ਫਰਕ।

ਕੋਈ ਵੀ ਚਿੰਤਾਵਾਂ ਵਾਸਤੇ ਜਾਂਚ ਕਰਨ ਲਈ ਅੱਖਾਂ ਦੇ ਡਾਕਟਰ ਦੁਆਰਾ ਤੁਹਾਡੇ ਬੱਚੇ ਦਾ ਨਜ਼ਰ ਲਈ ਰੰਗਾਂ ਦਾ ਸਰਲ ਟੈਸਟ ਕੀਤਾ ਜਾ ਸਕਦਾ ਹੈ। ਇਹ ਤੁਹਾਨੂੰ ਕੋਈ ਵੀ ਅਜਿਹੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਨਾਲ ਨਜ਼ਿਠਣ ਵਿੱਚ ਮਦਦ ਕਰੇਗਾ ਜੋ ਤੁਹਾਡੇ ਬੱਚੇ ਨੂੰ ਰੰਗਾਂ ਨਾਲ ਸੰਬੰਧਤ ਸਿੱਖਣ ਵਾਲੀਆਂ ਸਥਿਤੀਆਂ ਵਿੱਚ ਹੋ ਸਕਦੀਆਂ ਹਨ।

ਹੋਰ ਜਾਣਕਾਰੀ ਲਈ

ਹੋਰ ਜਾਣਕਾਰੀ ਲਈ, ਦੇਖੋ:

- [HealthLinkBC File #11 ਅਲਟਰਾਵਾਇਲੈਟ ਰੇਡੀਏਸ਼ਨ](#)
- [HealthLinkBC File #53a ਛੋਟੇ ਬੱਚੇ ਅਤੇ ਉਨ੍ਹਾਂ ਦੀ ਨਜ਼ਰ](#)

ਨਜ਼ਰ ਦੀ ਸਕੀਨਿੰਗ ਬਾਰੇ ਹੋਰ ਜਾਣਕਾਰੀ ਲਈ ਆਪਣੇ ਸਥਾਨਕ ਪਬਲਿਕ ਹੈਲਥ ਯੂਨਿਟ ਦੇ ਨਾਲ ਸੰਪਰਕ ਕਰੋ।

ਆਪਣੇ ਖੇਤਰ ਵਿੱਚ ਔਪਟੋਮੀਟਰਿਸਟ (optometrist) ਲੱਭਣ ਲਈ, 604 737-9907 ਜਾਂ ਟੋਲ ਫ੍ਰੀ 1 888 393-2226 ਤੇ ਬੀ ਸੀ ਡਾਕਟਰਜ਼ ਆਫ ਔਪਟੋਮੀਟਰੀ (BC Doctors of Optometry) ਨਾਲ ਸੰਪਰਕ ਕਰੋ ਜਾਂ <https://bc.doctorsofoptometry.ca/> ਤੇ ਜਾਓ।